

ਗਉੜੀ ਮਹਲਾ ੩ ॥

Gauree, Third Mehl:

ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥

The mind has intuitively healed itself, through the Fear of God.

ਸਬਦਿ ਮਨੁ ਰੰਗਿਆ ਲਿਵ ਲਾਇ ॥

The mind is attuned to the Word of the Shabad; it is lovingly attuned to the Lord.

ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥

It abides within its own home, in harmony with the Lord's Will. ||1||

ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥

Serving the True Guru, egotistical pride departs,

ਗੋਵਿੰਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥

and the Lord of the Universe, the Treasure of Excellence, is obtained.

||1||Pause||

ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥

The mind becomes detached and free of desire, when it experiences the Fear of God, through the Shabad.

ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥

My Immaculate God is pervading and contained among all.

ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥

By Guru's Grace, one is united in His Union. ||2||

ਹਰਿ ਦਾਸਨ ਕੇ ਦਾਸੁ ਸੁਖੁ ਪਾਏ ॥

The slave of the Lord's slave attains peace.

ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥

My Lord God is found in this way.

ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥

By the Grace of the Lord, one comes to sing the Glorious Praises of the Lord.

||3||

ਪ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥

Cursed is that long life, during which love for the Lord's Name is not enshrined.

ਪ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥

Cursed is that comfortable bed which lures one into the darkness of attachment to sexual desire.

ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥

Fruitful is the birth of that person who takes the Support of the Naam, the Name of the Lord. ||4||

ਪ੍ਰਿਗੁ ਪ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥

Cursed, cursed is that home and family, in which the love of the Lord is not embraced.

ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥

He alone is my friend, who sings the Glorious Praises of the Lord.

ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥

Without the Lord's Name, there is no other for me. ||5||

ਸਤਿਗੁਰ ਤੇ ਹਮ ਗਤਿ ਪਤਿ ਪਾਈ ॥

From the True Guru, I have obtained salvation and honor.

ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥

I have meditated on the Name of the Lord, and all my sufferings have been erased.

ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥

I am in constant bliss, lovingly attuned to the Lord's Name. ||6||

ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥

Meeting the Guru, I came to understand my body.

ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥

The fires of ego and desire have been totally quenched.

ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥

Anger has been dispelled, and I have grasped hold of tolerance. ||7||

ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥

The Lord Himself showers His Mercy, and bestows the Naam.

ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥

How rare is that Gurmukh, who receives the jewel of the Naam.

ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥

O Nanak, sing the Glorious Praises of the Lord, the Unknowable, the Incomprehensible. ||8||8||